

 Print Page

## Sri Guru Granth Sahib

Displaying 1295 of

ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਉਤਮ ਹਰਿ ਹਰਿ ਕੇਨ ॥੩॥

Jan Kee Mehimaa Baran N Saako Oue Ootham Har Har Kaen ||3||

I cannot even describe the noble grandeur of such humble beings; the Lord, Har, Har, has made them sublime and exalted. ||3||

ਕਾਨੜਾ (ਮਃ ੪) (੨) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧

*Raag Kaanrhaa Guru Ram Das*

ਤੁਮ੍ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥

Thumh Har Saah Vaddae Prabh Suaamee Ham Vanajaarae Raas Dhaen ||

You, Lord are the Great Merchant-Banker; O God, my Lord and Master, I am just a poor peddler; please bless me with the wealth.

ਕਾਨੜਾ (ਮਃ ੪) (੨) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧

*Raag Kaanrhaa Guru Ram Das*

ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥

Jan Naanak Ko Dhaeiaa Prabh Dhhaarahu Ladh Vaakhar Har Har Laen ||4||2||

Please bestow Your Kindness and Mercy upon servant Nanak, God, so that he may load up the merchandise of the Lord, Har, Har. ||4||2||

ਕਾਨੜਾ (ਮਃ ੪) (੨) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੨

*Raag Kaanrhaa Guru Ram Das*

ਕਾਨੜਾ ਮਹਲਾ ੪ ॥

Kaanarraa Mehalaa 4 ||

Kaanraa, Fourth Mehl:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੯੫

ਜਪਿ ਮਨ ਰਾਮ ਨਾਮ ਪਰਗਾਸ ॥

Jap Man Raam Naam Paragaas ||

O mind, chant the Name of the Lord, and be enlightened.

ਕਾਨੜਾ (ਮਃ ੪) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੩

*Raag Kaanrhaa Guru Ram Das*

ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥

Har Kae Santh Mil Preeth Lagaanee Vichae Gireh Oudhaas ||1|| Rehaao ||

Meet with the Saints of the Lord, and focus your love; remain balanced and detached within your own household. ||1||Pause||

ਕਾਨੜਾ (ਮਃ ੪) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੩

*Raag Kaanrhaa Guru Ram Das*

ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥

Ham Har Hiradhai Japiou Naam Narehar Prabh Kirapaa Karee Kirapaas ||

I chant the Name of the Lord, Nar-Har, within my heart; God the Merciful has shown His Mercy.

ਕਾਨੜਾ (ਮਃ ੪) (੩) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੪

*Raag Kaanrhaa Guru Ram Das*

ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥

Anadhin Anadh Bhaeiaa Man Bigasiaa Oudham Bheae Milan Kee Aas ||1||

Night and day, I am in ecstasy; my mind has blossomed forth, rejuvenated. I am trying - I hope to meet my Lord. ||1||

ਕਾਨੜਾ (ਮਃ ੪) (੩) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੫

*Raag Kaanrhaa Guru Ram Das*

ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥

Ham Har Suaamee Preeth Lagaaee Jithanae Saas Leeae Ham Graas ||

I am in love with the Lord, my Lord and Master; I love Him with every breath and morsel of food I take.

ਕਾਨੜਾ (ਮਃ ੪) (੩) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੫

*Raag Kaanrhaa Guru Ram Das*

ਕਿਲਬਿਖ ਦਹਨ ਭਏ ਖਿਨ ਅੰਤਰਿ ਤੁਟਿ ਗਏ ਮਾਇਆ ਕੇ ਫਾਸ ॥੨॥

Kilabikh Dhehan Bheae Khin Anthar Thoott Geae Maaeiaa Kae Faas ||2||

My sins were burnt away in an instant; the noose of the bondage of Maya was loosened. ||2||

ਕਾਨੜਾ (ਮਃ ੪) (੩) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੬

*Raag Kaanrhaa Guru Ram Das*

ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥

Kiaa Ham Kiram Kiaa Karam Kamaavehi Moorakh Mugadhh Rakhae Prabh Thaas ||

I am such a worm! What karma am I creating? What can I do? I am a fool, a total idiot, but God has saved me.

ਕਾਨੜਾ (ਮਃ ੪) (੩) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੭

*Raag Kaanrhaa Guru Ram Das*

ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥

Avaganeearae Paathhar Bhaarae Sathasangath Mil Tharae Tharaas ||3||

I am unworthy, heavy as stone, but joining the Sat Sangat, the True Congregation, I am carried across to the other side. ||3||

ਕਾਨੜਾ (ਮਃ ੪) (੩) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੭

Raag Kaanrhaa Guru Ram Das

ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਉਚ ਹਮ ਨੀਚ ਬਿਖਿਆਸ ॥

Jaethee Srisatt Karee Jagadheesar Thae Sabh Ooch Ham Neech Bikhiaas ||

The Universe which God created is all above me; I am the lowest, engrossed in corruption.

ਕਾਨੜਾ (ਮਃ ੪) (੩) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੮

Raag Kaanrhaa Guru Ram Das

ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥

Hamarae Avagun Sang Gur Maettae Jan Naanak Mael Leeeae Prabh Paas ||4||3||

With the Guru, my faults and demerits have been erased. Servant Nanak has been united with God Himself. ||4||3||

ਕਾਨੜਾ (ਮਃ ੪) (੩) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੯

Raag Kaanrhaa Guru Ram Das

ਕਾਨੜਾ ਮਹਲਾ ੪ ॥

Kaanarraa Mehalaa 4 ||

Kaanraa, Fourth Mehl:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੯੫

ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥

Maerai Man Raam Naam Japiou Gur Vaak ||

O my mind,chant the Name of the Lord,through the Guru's Word.

ਕਾਨੜਾ (ਮਃ ੪) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੯

Raag Kaanrhaa Guru Ram Das

ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥

Har Har Kirapaa Karee Jagadheesar Dhuramath Dhoojaa Bhaao Gaeiou Sabh Jhaak ||1|| Rehaao ||

The Lord, Har, Har, has shown me His Mercy, and my evil-mindedness, love of duality and sense of alienation are totally gone, thanks to the Lord of the Universe. ||1||Pause||

ਕਾਨੜਾ (ਮਃ ੪) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੦

Raag Kaanrhaa Guru Ram Das

ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥

Naanaa Roop Rang Har Kaerae Ghatt Ghatt Raam Raviou Gupalaak ||

There are so many forms and colors of the Lord. The Lord is pervading each and every heart, and yet He is hidden from view.

ਕਾਨੜਾ (ਮਃ ੪) (੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੧

Raag Kaanrhaa Guru Ram Das

ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥

Har Kae Santh Milae Har Pragattae Oughar Geae Bikhiaa Kae Thaak ||1||

Meeting with the Lord's Saints, the Lord is revealed, and the doors of corruption are shattered. ||1||

ਕਾਨੜਾ (ਮਃ ੪) (੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੧

Raag Kaanrhaa Guru Ram Das

ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥

Santh Janaa Kee Bahuth Bahu Sobhaa Jin Our Dhhaariou Har Rasik Rasaak ||

The glory of the Saintly beings is absolutely great; they lovingly enshrine the Lord of Bliss and Delight within their hearts.

ਕਾਨੜਾ (ਮਃ ੪) (੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੨

Raag Kaanrhaa Guru Ram Das

ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥

Har Kae Santh Milae Har Miliaa Jaisae Goo Dhaekh Bashharaak ||2||

Meeting with the Lord's Saints, I meet with the Lord, just as when the calf is seen - the cow is there as well. ||2||

ਕਾਨੜਾ (ਮਃ ੪) (੪) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੩

Raag Kaanrhaa Guru Ram Das

ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਉਤਮ ਜਨਕ ਜਨਾਕ ॥

Har Kae Santh Janaa Mehi Har Har Thae Jan Ootham Janak Janaak ||

The Lord, Har, Har, is within the humble Saints of the Lord; they are exalted - they know, and they inspire others to know as well.

ਕਾਨੜਾ (ਮਃ ੪) (੪) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੩

Raag Kaanrhaa Guru Ram Das

ਤਿਨ ਹਰਿ ਹਿਰਦੈ ਬਾਸੁ ਬਸਾਨੀ ਛੁਟਿ ਗਈ ਮੁਸਕੀ ਮੁਸਕਾਕ ॥੩॥

Thin Har Hiradhai Baas Basaanee Shhoot Gee Musakee Musakaak ||3||

The fragrance of the Lord permeates their hearts; they have abandoned the foul stench. ||3||

ਕਾਨੜਾ (ਮਃ ੪) (੪) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੪

Raag Kaanrhaa Guru Ram Das

ਤੁਮਰੇ ਜਨ ਤੁਮ੍ਹ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥

Thumarae Jan Thumh Hee Prabh Keeeae Har Raakh Laehu Aapan Apanaak ||

You make those humble beings Your Own, God; You protect Your Own, O Lord.

ਕਾਨੜਾ (ਮਃ ੪) (੪) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੪

Raag Kaanrhaa Guru Ram Das

ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥

Jan Naanak Kae Sakhaa Har Bhaae Maath Pithaa Bandhhap Har Saak ||4||4||

The Lord is servant Nanak's companion; the Lord is his sibling, mother, father, relative and relation. ||4||4||

ਕਾਨੜਾ (ਮਃ ੪) (੪) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੫

Raag Kaanrhaa Guru Ram Das

ਕਾਨੜਾ ਮਹਲਾ ੪ ॥

Kaanarraa Mehalaa 4 ||

Kaanraa, Fourth Mehl:

ਕਾਨੜਾ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੨੯੫

ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥

Maerae Man Har Har Raam Naam Jap Cheeth ||

O my mind, consciously chant the Name of the Lord, Har, Har.

ਕਾਨੜਾ (ਮਃ ੪) (੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੬

Raag Kaanrhaa Guru Ram Das

ਹਰਿ ਹਰਿ ਵਸਤੁ ਮਾਇਆ ਗੜ੍ਹਿ ਵੇੜ੍ਹੀ ਗੁਰ ਕੈ ਸਬਦਿ ਲੀਓ ਗੜ੍ਹ ਜੀਤਿ ॥੧॥ ਰਹਾਉ ॥

Har Har Vasath Maaeiaa Garrih Vaerrhee Gur Kai Sabadh Leeou Garr Jeeth ||1|| Rehaao ||

The commodity of the Lord, Har, Har, is locked in the fortress of Maya; through the Word of the Guru's Shabad, I have conquered the fortress. ||1||Pause||

ਕਾਨੜਾ (ਮਃ ੪) (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੬

Raag Kaanrhaa Guru Ram Das

ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁੜ੍ਹ ਕਲੜ੍ਹ ਮੋਹ ਪ੍ਰੀਤਿ ॥

Mithhiaa Bharam Bharam Bahu Bhramiaa Lubadhho Puthr Kalathr Moh Preeth ||

In false doubt and superstition, people wander all around, lured by love and emotional attachment to their children and families.

ਕਾਨੜਾ (ਮਃ ੪) (੫) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੭

Raag Kaanrhaa Guru Ram Das

ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥

Jaisae Tharavar Kee Thushh Shhaaeiaa Khin Mehi Binas Jaae Dhaeh Bheeth ||1||

But just like the passing shade of the tree, your body-wall shall crumble in an instant. ||1||

ਕਾਨੜਾ (ਮਃ ੮) (੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੯

*Raag Kaanrhaa Guru Ram Das*

ਹਮਰੇ ਪ੍ਰਾਨ ਪ੍ਰੀਤਮ ਜਨ ਉਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥

Hamarae Praan Preetham Jan Ootham Jin Miliaa Man Hoe Pratheeth ||

The humble beings are exalted; they are my breath of life and my beloveds; meeting them, my mind is filled with faith.

ਕਾਨੜਾ (ਮਃ ੮) (੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੯

*Raag Kaanrhaa Guru Ram Das*

ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥

Parachai Raam Raviaa Ghatt Anthar Asathhir Raam Raviaa Rang Preeth ||2||

Deep within the heart, I am happy with the Pervading Lord; with love and joy, I dwell upon the Steady and Stable Lord. ||2||

ਕਾਨੜਾ (ਮਃ ੮) (੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੨੯੫ ਪੰ. ੧੯

*Raag Kaanrhaa Guru Ram Das*